

ਕਾਨੜਾ ਮਹਲਾ ੫ ਘਰੁ ੮ ੧ੳ ਸਤਿਗੁਰ ਪ੍ਰਸਾਦਿ ॥ ਤਿਆਗੀਐ ਗੁਮਾਨੁ ਮਾਨੁ ਪੇਖਤਾ
ਦਇਆਲ ਲਾਲ ਹਾਂ ਹਾਂ ਮਨ ਚਰਨ ਰੇਨ ॥੧॥ ਰਹਾਉ ॥ ਹਰਿ ਸੰਤ ਮੰਤ ਗੁਪਾਲ ਗਿਆਨ ਧਿਆਨ
॥੧॥ ਹਿਰਦੈ ਗੋਬਿੰਦ ਗਾਇ ਚਰਨ ਕਮਲ ਪ੍ਰੀਤਿ ਲਾਇ ਦੀਨ ਦਇਆਲ ਮੋਹਨਾ ॥ ਕ੍ਰਿਪਾਲ ਦਇਆ
ਮਇਆ ਧਾਰਿ ॥ ਨਾਨਕੁ ਮਾਰੈ ਨਾ ਮੁ ਦਾਨੁ ॥ ਤਜਿ ਮੋਹੁ ਭਰਮੁ ਸਗਲ ਅਭਿਮਾਨੁ ॥ ੨॥੧॥੩੮॥
{ਪੰਨਾ 1305}

ਪਦ ਅਰਥ:- ਤਿਆਗੀਐ—ਤਿਆਗ ਦੇਣਾ ਚਾਹੀਦਾ ਹੈ। ਪੇਖਤਾ—ਵੇਖ ਰਿਹਾ ਹੈ। ਦਇਆਲ—ਦਇਆ ਦਾ
ਘਰ ਪ੍ਰਭੂ। ਹਾਂ ਹਾਂ ਮਨ—ਹੇ ਮਨ! ਰੇਨ—ਧੂੜ।1॥ ਰਹਾਉ।

ਮੰਤ—ਉਪਦੇਸ਼। ਗਿਆਨ—ਡੂੰਘੀ ਸਾਂਝ। ਧਿਆਨ—ਸੁਰਤਿ।1॥

ਹਿਰਦੈ—ਹਿਰਦੇ ਵਿਚ। ਲਾਇ—ਜੋੜੀ ਰੱਖ। ਮੋਹਨਾ—ਮਨ ਨੂੰ ਮੋਹ ਲੈਣ ਵਾਲਾ ਪ੍ਰਭੂ। ਕ੍ਰਿਪਾਲ—ਹੇ ਕਿਰਪਾਲ!
ਮਇਆ ਧਾਰਿ—ਮਿਹਰ ਕਰ। ਨਾਨਕੁ ਮਾਰੈ—ਨਾਨਕ ਮੰਗਦਾ ਹੈ। ਤਜਿ—ਤਿਆਗ ਕੇ। ਭਰਮੁ—ਭਟਕਣਾ।2॥

ਅਰਥ:- ਹੇ ਭਾਈ! (ਆਪਣੇ ਅੰਦਰੋਂ) ਮਾਣ ਅਹੰਕਾਰ ਦੂਰ ਕਰ ਦੇਣਾ ਚਾਹੀਦਾ ਹੈ। ਦਇਆ-ਦਾ-ਘਰ ਸੋਹਣਾ ਪ੍ਰਭੂ
(ਸਾਡੇ ਹਰੇਕ ਕੰਮ ਨੂੰ) ਵੇਖ ਰਿਹਾ ਹੈ। ਹੇ ਮਨ! (ਸਭਨਾਂ ਦੇ) ਚਰਨਾਂ ਦੀ ਧੂੜ (ਬਣਿਆ ਰਹੁ)।1॥ ਰਹਾਉ।

ਹੇ ਭਾਈ! ਹਰੀ ਗੋਪਾਲ ਦੇ ਸੰਤ ਜਨਾਂ ਦੇ ਉਪਦੇਸ਼ ਦੀ ਡੂੰਘੀ ਵਿਚਾਰ ਵਿਚ ਸੁਰਤਿ ਜੋੜੀ ਰੱਖ।1॥

ਹੇ ਭਾਈ! ਗੋਬਿੰਦ ਦੇ ਗੁਣ (ਆਪਣੇ) ਹਿਰਦੇ ਵਿਚ (ਸਦਾ) ਗਾਇਆ ਕਰ, ਦੀਨਾਂ ਉਤੇ ਦਇਆ ਕਰਨ ਵਾਲੇ
ਮੋਹਨ ਪ੍ਰਭੂ ਦੇ ਸੋਹਣੇ ਚਰਨਾਂ ਨਾਲ ਪ੍ਰੀਤ ਬਣਾਈ ਰੱਖ।

ਹੇ ਕਿਰਪਾ ਦੇ ਸੋਮੇ ਪ੍ਰਭੂ! (ਮੇਰੇ ਉਤੇ ਸਦਾ) ਮਿਹਰ ਕਰ (ਤੇਰਾ ਦਾਸ) ਨਾਨਕ (ਆਪਣੇ ਅੰਦਰੋਂ) ਮੋਹ ਭਰਮ ਤੇ
ਸਾਰਾ ਮਾਣ ਦੂਰ ਕਰ ਕੇ (ਤੇਰੇ ਦਰ ਤੋਂ ਤੇਰਾ) ਨਾਮ-ਦਾਨ ਮੰਗਦਾ ਹੈ।2॥1॥ 38॥